

ਸੂਹੀ ਮਹਲਾ ੫ ॥

Soohee, Fifth Mehl:

ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥

The Lord's Saint is my life and wealth. I am his water-carrier.

ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥

He is dearer to me than all my siblings, friends and children. ||1||Pause||

ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥

I make my hair into a fan, and wave it over the Saint.

ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥

I bow my head low, to touch his feet, and apply his dust to my face. ||1||

ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥

I offer my prayer with sweet words, in sincere humility.

ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥

Renouncing egotism, I enter His Sanctuary. I have found the Lord, the treasure of virtue. ||2||

ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥

I gaze upon the Blessed Vision of the Lord's humble servant, again and again.

ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥

I cherish and gather in His Ambrosial Words within my mind; time and time again, I bow to Him. ||3||

ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥

In my mind, I wish, hope and beg for the Society of the Lord's humble servants.

ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥

Be Merciful to Nanak, O God, and lead him to the feet of Your slaves.  
||4||2||42||